

 Print Page

Sri Guru Granth Sahib

Displaying 89 of

ਜਿਨ ਕਉ ਹੋਆ ਕ੍ਰਿਪਾਲੁ ਹਰਿ ਸੇ ਸਤਿਗੁਰ ਪੈਰੀ ਪਾਹੀ ॥

Jin Ko Hoaa Kirapaal Har Sae Sathigur Pairee Paahee ||

Those upon whom the Lord showers His Mercy, fall at the Feet of the True Guru.

ਸਿਰੀਰਾਗੁ ਵਾਰ (ਮਃ ੮) (੧੪):੮ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧

Sri Raag Guru Amar Das

ਤਿਨ ਐਥੈ ਓਥੈ ਮੁਖ ਉਜਲੇ ਹਰਿ ਦਰਗਹ ਪੈਧੇ ਜਾਹੀ ॥੧੪॥

Thin Aithhai Outhhai Mukh Oujalae Har Dharageh Paidhhae Jaahee ||14||

Here and hereafter, their faces are radiant; they go to the Lord's Court in robes of honor. ||14||

ਸਿਰੀਰਾਗੁ ਵਾਰ (ਮਃ ੮) (੧੪):੫ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧

Sri Raag Guru Amar Das

ਸਲੋਕ ਮਃ ੨ ॥

Salok Ma 2 ||

Shalok, Second Mehl:

ਸਿਰੀਰਾਗੁ ਕੀ ਵਾਰ: (ਮਃ ੨) ਗੁਰੂ ਗ੍ਰੰਥ ਸਾਹਿਬ ਅੰਗ ੮੯

ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥

Jo Sir Saanee Naa Nivai So Sir Dheejai Ddaar ||

Chop off that head which does not bow to the Lord.

ਸਿਰੀਰਾਗੁ ਵਾਰ (ਮਃ ੮) (੧੫) ਸ. (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੨

Sri Raag Guru Angad Dev

ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥੧॥

Naanak Jis Pinjar Mehi Birehaa Nehee So Pinjar Lai Jaar ||1||

O Nanak, that human body, in which there is no pain of separation from the Lord-take that body and burn it. ||1||

ਸਿਰੀਰਾਗੁ ਵਾਰ (ਮਃ ੮) (੧੫) ਸ. (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੨

Sri Raag Guru Angad Dev

ਮਃ ੫ ॥

Ma 5 ||

Fifth Mehl:

ਸਿਰੀਰਾਗੁ ਕੀ ਵਾਰ: (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੯

ਮੁੰਦਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ ਮੁਈਆਸੁ ॥

Mundtahu Bhulee Naanakaa Fir Fir Janam Mueeaaas ||

Forgetting the Primal Lord, O Nanak, people are born and die, over and over again.

ਸਿਰੀਰਾਗੁ ਵਾਰ (ਮਃ ੪) (੧੫) ਸ. (ਮਃ ੫) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੩

Sri Raag Guru Arjan Dev

ਕਸਤੂਰੀ ਕੈ ਭੋਲੜੈ ਗੰਦੇ ਡੁੰਮਿ ਪਈਆਸੁ ॥੨॥

Kasathooree Kai Bholarraai Gandhae Ddunm Peeaas ||2||

Mistaking it for musk, they have fallen into the stinking pit of filth. ||2||

ਸਿਰੀਰਾਗੁ ਵਾਰ (ਮਃ ੪) (੧੫) ਸ. (ਮਃ ੫) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੪

Sri Raag Guru Arjan Dev

ਪਉੜੀ ॥

Pourree ||

Pauree:

ਸਿਰੀਰਾਗੁ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੮੯

ਸੋ ਐਸਾ ਹਰਿ ਨਾਮੁ ਧਿਆਈਐ ਮਨ ਮੇਰੇ ਜੋ ਸਭਨਾ ਉਪਰਿ ਹੁਕਮੁ ਚਲਾਏ ॥

So Aisaa Har Naam Dhhiaaeai Man Maerae Jo Sabhanaa Oupar Hukam Chalaeeae ||

Meditate on that Name of the Lord, O my mind, whose Command rules over all.

ਸਿਰੀਰਾਗੁ ਵਾਰ (ਮਃ ੪) (੧੫):੧ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੪

Sri Raag Guru Arjan Dev

ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੋ ਅੰਤੀ ਅਉਸਰਿ ਲਏ ਛਡਾਏ ॥

So Aisaa Har Naam Japeeai Man Maerae Jo Anthee Aousar Leae Shhaddaaeeae ||

Chant that Name of the Lord, O my mind, which will save you at the very last moment.

ਸਿਰੀਰਾਗੁ ਵਾਰ (ਮਃ ੪) (੧੫):੨ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੫

Sri Raag Guru Arjan Dev

ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੁ ਮਨ ਕੀ ਤ੍ਰਿਸਨਾ ਸਭ ਭੁਖ ਗਵਾਏ ॥

So Aisaa Har Naam Japeeai Man Maerae J Man Kee Thrisanaa Sabh Bhukh Gavaeeae ||

Chant that Name of the Lord, O my mind, which shall drive out all hunger and desire from your mind.

ਸਿਰੀਰਾਗੁ ਵਾਰ (ਮਃ ੪) (੧੫):੩ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੬

Sri Raag Guru Arjan Dev

ਸੋ ਗੁਰਮੁਖਿ ਨਾਮੁ ਜਪਿਆ ਵਡਭਾਗੀ ਤਿਨ ਨਿੰਦਕ ਦੁਸਟ ਸਭਿ ਪੈਰੀ ਪਾਏ ॥

So Guramukh Naam Japiaa Vaddabhaagee Thin Nindhak Dhusatt Sabh Pairee Paaeeae ||

Very fortunate and blessed is that Gurmukh who chants the Naam; it shall bring all slanderers and wicked enemies to fall at his feet.

ਸਿਰੀਰਾਗੁ ਵਾਰ (ਮਃ ੪) (੧੫):੪ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੬

Sri Raag Guru Arjan Dev

ਨਾਨਕ ਨਾਮੁ ਅਰਾਧਿ ਸਭਨਾ ਤੇ ਵਡਾ ਸਭਿ ਨਾਵੈ ਅਗੈ ਆਣਿ ਨਿਵਾਏ ॥੧੫॥

Naanak Naam Araadhh Sabhanaa Thae Vaddaa Sabh Naavai Agai Aan Nivaaeae ||15||

O Nanak, worship and adore the Naam, the Greatest Name of all, before which all come and bow. ||15||

ਸਿਰੀਰਾਗੁ ਵਾਰ (ਮਃ ੪) (੧੫):੫ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੭

Sri Raag Guru Arjan Dev

ਸਲੋਕ ਮਃ ੩ ॥

Salok Ma 3 ||

Shalok, Third Mehl:

ਸਿਰੀਰਾਗੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੮੯

ਵੇਸ ਕਰੇ ਕੁਰੂਪਿ ਕੁਲਖਣੀ ਮਨਿ ਖੋਟੈ ਕੂੜਿਆਰਿ ॥

Vaes Karae Kuroop Kulakhanee Man Khottai Koorriaar ||

She may wear good clothes, but the bride is ugly and rude; her mind is false and impure.

ਸਿਰੀਰਾਗੁ ਵਾਰ (ਮਃ ੪) (੧੬) ਸ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੮

Sri Raag Guru Amar Das

ਪਿਰ ਕੈ ਭਾਣੈ ਨਾ ਚਲੈ ਹੁਕਮੁ ਕਰੇ ਗਾਵਾਰਿ ॥

Pir Kai Bhaanai Naa Chalai Hukam Karae Gaavaar ||

She does not walk in harmony with the Will of her Husband Lord. Instead, she foolishly gives Him orders.

ਸਿਰੀਰਾਗੁ ਵਾਰ (ਮਃ ੪) (੧੬) ਸ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੯

Sri Raag Guru Amar Das

ਗੁਰ ਕੈ ਭਾਣੈ ਜੋ ਚਲੈ ਸਭਿ ਦੁਖ ਨਿਵਾਰਣਹਾਰਿ ॥

Gur Kai Bhaanai Jo Chalai Sabh Dhukh Nivaaranehaar ||

But she who walks in harmony with the Guru's Will, shall be spared all pain and suffering.

ਸਿਰੀਰਾਗੁ ਵਾਰ (ਮਃ ੪) (੧੬) ਸ. (੩) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੯

Sri Raag Guru Amar Das

ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥

Likhiaa Maett N Sakeeai Jo Dhhur Likhiaa Karathaar ||

That destiny which was pre-ordained by the Creator cannot be erased.

ਸਿਰੀਰਾਗੁ ਵਾਰ (ਮਃ ੪) (੧੬) ਸ. (੩) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੯

Sri Raag Guru Amar Das

ਮਨੁ ਤਨੁ ਸਉਪੇ ਕੰਤ ਕਉ ਸਬਦੇ ਧਰੇ ਪਿਆਰੁ ॥

Man Than Soupae Kanth Ko Sabadhae Dhharar Piaar ||

She must dedicate her mind and body to her Husband Lord, and enshrine love for the Word of the Shabad.

ਸਿਰੀਰਾਗੁ ਵਾਰ (ਮਃ ੪) (੧੬) ਸ. (੩) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧੦

Sri Raag Guru Amar Das

ਬਿਨੁ ਨਾਵੈ ਕਿਨੈ ਨ ਪਾਇਆ ਦੇਖਹੁ ਰਿਦੈ ਬੀਚਾਰਿ ॥

Bin Naavai Kinai N Paaeiaa Dhaekhahu Ridhai Beechaar ||

Without His Name, no one has found Him; see this and reflect upon it in your heart.

ਸਿਰੀਰਾਗੁ ਵਾਰ (ਮਃ ੪) (੧੬) ਸ. (੩) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧੦

Sri Raag Guru Amar Das

ਨਾਨਕ ਸਾ ਸੁਆਲਿਓ ਸੁਲਖਣੀ ਜਿ ਰਾਵੀ ਸਿਰਜਨਹਾਰਿ ॥੧॥

Naanak Saa Suaaliou Sulakhanee J Raavee Sirajanehaar ||1||

O Nanak, she is beautiful and graceful; the Creator Lord ravishes and enjoys her. ||1||

ਸਿਰੀਰਾਗੁ ਵਾਰ (ਮਃ ੪) (੧੬) ਸ. (੩) ੧:੭ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧੧

Sri Raag Guru Amar Das

ਮਃ ੩ ॥

Ma 3 ||

Third Mehl:

ਸਿਰੀਰਾਗੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੮੯

ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥

Maaeiaa Mohu Gubaar Hai This Dhaa N Dhisai Ouravaar N Paar ||

Attachment to Maya is an ocean of darkness; neither this shore nor the one beyond can be seen.

ਸਿਰੀਰਾਗੁ ਵਾਰ (ਮਃ ੪) (੧੬) ਸ. (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧੨

Sri Raag Guru Amar Das

ਮਨਮੁਖ ਅਗਿਆਨੀ ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ ॥

Manamukh Agiaanee Mehaha Dhukh Paaeidhae Ddubae Har Naam Visaar ||

The ignorant, self-willed manmukhs suffer in terrible pain; they forget the Lord's Name and drown.

ਸਿਰੀਰਾਗੁ ਵਾਰ (ਮਃ ੪) (੧੬) ਸ. (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧੨

Sri Raag Guru Amar Das

ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ ਭਾਇ ਪਿਆਰੁ ॥

Bhalakae Outh Bahu Karam Kamaavehi Dhoojai Bhaae Piaar ||

They arise in the morning and perform all sorts of rituals, but they are caught in the love of duality.

ਸਿਰੀਰਾਗੁ ਵਾਰ (ਮਃ ੪) (੧੬) ਸ. (੩) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧੩

Sri Raag Guru Amar Das

ਸਤਿਗੁਰੁ ਸੇਵਹਿ ਆਪਣਾ ਭਉਜਲੁ ਉਤਰੇ ਪਾਰਿ ॥

Sathigur Saevehi Aapanaa Bhoujal Outharae Paar ||

Those who serve the True Guru cross over the terrifying world-ocean.

ਸਿਰੀਰਾਗੁ ਵਾਰ (ਮਃ ੪) (੧੬) ਸ. (੩) ੨:੪ - ਗੁਰੂ ਗ੍ਰੰਥ ਸਾਹਿਬ : ਅੰਗ ੧੯ ਪੰ. ੧੩

Sri Raag Guru Amar Das

ਨਾਨਕ ਗੁਰਮੁਖਿ ਸਚਿ ਸਮਾਵਹਿ ਸਚੁ ਨਾਮੁ ਉਰ ਧਾਰਿ ॥੨॥

Naanak Guramukh Sach Samaavehi Sach Naam Our Dhhaar ||2||

O Nanak, the Gurmukhs keep the True Name enshrined in their hearts; they are absorbed into the True One. ||2||

ਸਿਰੀਰਾਗੁ ਵਾਰ (ਮਃ ੪) (੧੬) ਸ. (੩) ੨:੫ - ਗੁਰੂ ਗ੍ਰੰਥ ਸਾਹਿਬ : ਅੰਗ ੧੯ ਪੰ. ੧੪

Sri Raag Guru Amar Das

ਪਉੜੀ ॥

Pourree ||

Pauree:

ਸਿਰੀਰਾਗੁ ਕੀ ਵਾਰ: (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੯

ਹਰਿ ਜਲਿ ਥਲਿ ਮਹੀਅਲਿ ਭਰਪੂਰਿ ਦੂਜਾ ਨਾਹਿ ਕੋਇ ॥

Har Jal Thhal Meheeral Bharapoor Dhoojaa Naahi Koe ||

The Lord pervades and permeates the water, the land and the sky; there is no other at all.

ਸਿਰੀਰਾਗੁ ਵਾਰ (ਮਃ ੪) (੧੬):੧ - ਗੁਰੂ ਗ੍ਰੰਥ ਸਾਹਿਬ : ਅੰਗ ੧੯ ਪੰ. ੧੫

Sri Raag Guru Amar Das

ਹਰਿ ਆਪਿ ਬਹਿ ਕਰੇ ਨਿਆਉ ਕੂੜਿਆਰ ਸਭ ਮਾਰਿ ਕਢੋਇ ॥

Har Aap Behi Karae Niaao Koorriaar Sabh Maar Kadtoe ||

The Lord Himself sits upon His Throne and administers justice. He beats and drives out the false-hearted.

ਸਿਰੀਰਾਗੁ ਵਾਰ (ਮਃ ੪) (੧੬):੨ - ਗੁਰੂ ਗ੍ਰੰਥ ਸਾਹਿਬ : ਅੰਗ ੧੯ ਪੰ. ੧੫

Sri Raag Guru Amar Das

ਸਚਿਆਰਾ ਦੇਇ ਵਡਿਆਈ ਹਰਿ ਧਰਮ ਨਿਆਉ ਕੀਓਇ ॥

Sachiaaraa Dhaee Vaddiaaee Har Dharam Niaao Keeoue ||

The Lord bestows glorious greatness upon those who are truthful. He administers righteous justice.

ਸਿਰੀਰਾਗੁ ਵਾਰ (ਮਃ ੪) (੧੬):੩ - ਗੁਰੂ ਗ੍ਰੰਥ ਸਾਹਿਬ : ਅੰਗ ੧੯ ਪੰ. ੧੬

Sri Raag Guru Amar Das

ਸਭ ਹਰਿ ਕੀ ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ ਲੀਓਇ ॥

Sabh Har Kee Karahu Ousathath Jin Gareeb Anaathh Raakh Leeoue ||

So praise the Lord, everybody; He protects the poor and the lost souls.

ਸਿਰੀਰਾਗੁ ਵਾਰ (ਮਃ ੪) (੧੬):੪ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧੬

Sri Raag Guru Amar Das

ਜੈਕਾਰੁ ਕੀਓ ਧਰਮੀਆ ਕਾ ਪਾਪੀ ਕਉ ਡੰਡੁ ਦੀਓਇ ॥੧੬॥

Jaikaar Keeou Dharamameeaa Kaa Paapee Ko Ddandd Dheeoue ||16||

He honors the righteous and punishes the sinners. ||16||

ਸਿਰੀਰਾਗੁ ਵਾਰ (ਮਃ ੪) (੧੬):੫ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧੭

Sri Raag Guru Amar Das

ਸਲੋਕ ਮਃ ੩ ॥

Salok Ma 3 ||

Shalok, Third Mehl:

ਸਿਰੀਰਾਗੁ ਕੀ ਵਾਰ: (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੮੯

ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ ॥

Manamukh Mailee Kaamanee Kulakhanee Kunaar ||

The self-willed manmukh, the foolish bride, is a filthy, rude and evil wife.

ਸਿਰੀਰਾਗੁ ਵਾਰ (ਮਃ ੪) (੧੭) ਸ. (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧੮

Sri Raag Guru Amar Das

ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ ॥

Pir Shhoddiaa Ghar Aapanaa Par Purakhai Naal Piaar ||

Forsaking her Husband Lord and leaving her own home, she gives her love to another.

ਸਿਰੀਰਾਗੁ ਵਾਰ (ਮਃ ੪) (੧੭) ਸ. (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧੮

Sri Raag Guru Amar Das

ਤ੍ਰਿਸਨਾ ਕਦੇ ਨ ਚੁਕਈ ਜਲਦੀ ਕਰੇ ਪੂਕਾਰ ॥

Thrisanaa Kadhae N Chukee Jaladhee Karae Pookaar ||

Her desires are never satisfied, and she burns and cries out in pain.

ਸਿਰੀਰਾਗੁ ਵਾਰ (ਮਃ ੪) (੧੭) ਸ. (੩) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧੯

Sri Raag Guru Amar Das

ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ ਪਰਹਰਿ ਛੋਡੀ ਭਤਾਰਿ ॥੧॥

Naanak Bin Naavai Kuroop Kusohanee Parehar Shhoddee Bhathaar ||1||

O Nanak, without the Name, she is ugly and ungraceful. She is abandoned and left behind by her Husband Lord. ||1||

ਸਿਰੀਰਾਗੁ ਵਾਰ (ਮਃ ੪) (੧੭) ਸ. (੩) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੮੯ ਪੰ. ੧੯

Sri Raag Guru Amar Das